

ਬਸੰਤੁ ਮਹਲਾ ੫ ਘਰੁ ੧ ਦੁਤੁਕੀਆ

Basant, Fifth Mehl, First House, Du-Tukee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸੁਣਿ ਸਾਖੀ ਮਨ ਜਪਿ ਪਿਆਰ ॥

Listen to the stories of the devotees, O my mind, and meditate with love.

ਅਜਾਮਲੁ ਉਧਰਿਆ ਕਹਿ ਏਕ ਬਾਰ ॥

Ajaamal uttered the Lord's Name once, and was saved.

ਬਾਲਮੀਕੈ ਹੋਆ ਸਾਧਸੰਗੁ ॥

Baalmeek found the Saadh Sangat, the Company of the Holy.

ਧੂ ਕਉ ਮਿਲਿਆ ਹਰਿ ਨਿਸੰਗੁ ॥੧॥

The Lord definitely met Dhroo. ||1||

ਤੇਰਿਆ ਸੰਤਾ ਜਾਚਉ ਚਰਨ ਰੇਨ ॥

I beg for the dust of the feet of Your Saints.

ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥

Please bless me with Your Mercy, Lord, that I may apply it to my forehead.

||1||Pause||

ਗਨਿਕਾ ਉਧਰੀ ਹਰਿ ਕਹੈ ਤੋਤ ॥

Ganika the prostitute was saved, when her parrot uttered the Lord's Name.

ਗਜਇੰਦ੍ਰੁ ਧਿਆਇਓ ਹਰਿ ਕੀਓ ਮੋਖ ॥

The elephant meditated on the Lord, and was saved.

ਬਿਪ੍ਰੁ ਸੁਦਾਮੇ ਦਾਲਦੁ ਭੰਜ ॥

He delivered the poor Brahmin Sudama out of poverty.

ਰੇ ਮਨ ਤੂ ਭੀ ਭਜੁ ਗੋਬਿੰਦੁ ॥੨॥

O my mind, you too must meditate and vibrate on the Lord of the Universe.

||2||

ਬਧਿਕੁ ਉਧਾਰਿਓ ਖਮਿ ਪ੍ਰਹਾਰ ॥

Even the hunter who shot an arrow at Krishna was saved.

ਕੁਬਿਜਾ ਉਧਰੀ ਅੰਗੁਸਟ ਧਾਰ ॥

Kubija the hunchback was saved, when God placed His Feet on her thumb.

ਬਿਦਰੁ ਉਧਾਰਿਓ ਦਾਸਤ ਭਾਇ ॥

Bidar was saved by his attitude of humility.

ਰੇ ਮਨ ਤੂ ਭੀ ਹਰਿ ਧਿਆਇ ॥੩॥

O my mind, you too must meditate on the Lord. ||3||

ਪ੍ਰਹਲਾਦ ਰਖੀ ਹਰਿ ਪੈਜ ਆਪ ॥

The Lord Himself saved the honor of Prahlada.

ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥

Even when she was being disrobed in court, Droptee's honor was preserved.

ਜਿਨਿ ਜਿਨਿ ਸੇਵਿਆ ਅੰਤ ਬਾਰ ॥

Those who have served the Lord, even at the very last instant of their lives, are saved.

ਰੇ ਮਨ ਸੇਵਿ ਤੂ ਪਰਹਿ ਪਾਰ ॥੪॥

O my mind, serve Him, and you shall be carried across to the other side. ||4||

ਧੰਨੈ ਸੇਵਿਆ ਬਾਲ ਬੁਧਿ ॥

Dhanna served the Lord, with the innocence of a child.

ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥

Meeting with the Guru, Trilochan attained the perfection of the Siddhas.

ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥

The Guru blessed Baynee with His Divine Illumination.

ਰੇ ਮਨ ਤੂ ਭੀ ਹੋਹਿ ਦਾਸੁ ॥੫॥

O my mind, you too must be the Lord's slave. ||5||

ਜੈਦੇਵ ਤਿਆਗਿਓ ਅਹੰਮੇਵ ॥

Jai Dayv gave up his egotism.

ਨਾਈ ਉਧਰਿਓ ਸੈਨੁ ਸੇਵ ॥

Sain the barber was saved through his selfless service.

ਮਨੁ ਡੀਗਿ ਨ ਡੋਲੈ ਕਹੂੰ ਜਾਇ ॥

Do not let your mind waver or wander; do not let it go anywhere.

ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥

O my mind, you too shall cross over; seek the Sanctuary of God. ||6||

ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥

O my Lord and Master, You have shown Your Mercy to them.

ਸੇ ਤੈਂ ਲੀਨੇ ਭਗਤ ਰਾਖਿ ॥

You saved those devotees.

ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥

You do not take their merits and demerits into account.

ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥

Seeing these ways of Yours, I have dedicated my mind to Your service. ||7||

ਕਬੀਰਿ ਧਿਆਇਓ ਏਕ ਰੰਗ ॥

Kabeer meditated on the One Lord with love.

ਨਾਮਦੇਵ ਹਰਿ ਜੀਉ ਬਸਹਿ ਸੰਗਿ ॥

Naam Dayv lived with the Dear Lord.

ਰਵਿਦਾਸ ਧਿਆਏ ਪ੍ਰਭ ਅਨੂਪ ॥

Ravi Daas meditated on God, the Incomparably Beautiful.

ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥

Guru Nanak Dayv is the Embodiment of the Lord of the Universe. ||8||1||